

ਭੈਰਉ ਮਹਲਾ ੫ ॥

Bhairao, Fifth Mehl:

ਹਉਮੈ ਰੋਗੁ ਮਾਨੁਖ ਕਉ ਦੀਨਾ ॥

Mankind is afflicted with the disease of egotism.

ਕਾਮ ਰੋਗਿ ਮੈਗਲੁ ਬਸਿ ਲੀਨਾ ॥

The disease of sexual desire overwhelms the elephant.

ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥

Because of the disease of vision, the moth is burnt to death.

ਨਾਦ ਰੋਗਿ ਖਪਿ ਗਏ ਕੁਰੰਗਾ ॥੧॥

Because of the disease of the sound of the bell, the deer is lured to its death.

॥1॥

ਜੋ ਜੋ ਦੀਸੈ ਸੋ ਸੋ ਰੋਗੀ ॥

Whoever I see is diseased.

ਰੋਗੁ ਰਹਿਤ ਮੇਰਾ ਸਤਿਗੁਰੁ ਜੋਗੀ ॥੧॥ ਰਹਾਉ ॥

Only my True Guru, the True Yogi, is free of disease. ||1||Pause||

ਜਿਹਵਾ ਰੋਗਿ ਮੀਨੁ ਗ੍ਰੁਸਿਆਨੋ ॥

Because of the disease of taste, the fish is caught.

ਬਾਸਨ ਰੋਗਿ ਭਵਰੁ ਬਿਨਸਾਨੋ ॥

Because of the disease of smell, the bumble bee is destroyed.

ਹੇਤੁ ਰੋਗੁ ਕਾ ਸਗਲੁ ਸੰਸਾਰਾ ॥

The whole world is caught in the disease of attachment.

ਤ੍ਰਿਬਿਧਿ ਰੋਗੁ ਮਹਿ ਬਧੇ ਬਿਕਾਰਾ ॥੨॥

In the disease of the three qualities, corruption is multiplied. ||2||

ਰੋਗੇ ਮਰਤਾ ਰੋਗੇ ਜਨਮੈ ॥

In disease the mortals die, and in disease they are born.

ਰੋਗੇ ਫਿਰਿ ਫਿਰਿ ਜੋਨੀ ਭਰਮੈ ॥

In disease they wander in reincarnation again and again.

ਰੋਗ ਬੰਧ ਰਹਨੁ ਰਤੀ ਨ ਪਾਵੈ ॥

Entangled in disease, they cannot stay still, even for an instant.

ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥੩॥

Without the True Guru, the disease is never cured. ||3||

ਪਾਰਬ੍ਰਹਮਿ ਜਿਸੁ ਕੀਨੀ ਦਇਆ ॥

When the Supreme Lord God grants His Mercy,

ਬਾਹੁ ਪਕੜਿ ਰੋਗਹੁ ਕਢਿ ਲਇਆ ॥

He grabs hold of the mortal's arm, and pulls him up and out of the disease.

ਤੂਟੇ ਬੰਧਨ ਸਾਧਸੰਗੁ ਪਾਇਆ ॥

Reaching the Saadh Sangat, the Company of the Holy, the mortal's bonds are broken.

ਕਹੁ ਨਾਨਕ ਗੁਰਿ ਰੋਗੁ ਮਿਟਾਇਆ ॥੪॥੭॥੨੦॥

Says Nanak, the Guru cures him of the disease. ||4||7||20||